



# Punjab Government Gazette

Published by Authority

No. 3]

CHANDIGARH, FRIDAY, JANUARY 17, 2025 (PAUSA 27, 1946 SAKA)

## PART I

### Punjab Government Notifications and Orders

ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

ਇਮਾਰਤਾਂ ਤੇ ਸੜਕਾਂ-1 ਸ਼ਾਖਾ

ਅਧਿਸੂਚਨਾ

ਮਿਤੀ 31 ਦਸੰਬਰ, 2024

**ਨੰ:PWD- BR105/43/2024-1BR1/1292.-** ਲੋਕ ਨਿਰਮਾਣ ਵਿਭਾਗ (ਭ ਤੇ ਮ) ਵਿਚ ਸੇਵਾ ਨਿਭਾਅ ਰਹੇ ਹੇਠ ਦਰਸਾਏ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ, ਜਿਲਦ-1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਮਿਤੀ 31.12.2024 ਨੂੰ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ਅਧਿਕਾਰੀ ਦਾ ਨਾਮ ਸਰਵ ਸ਼੍ਰੀ	ਰਿਟਾਇਰਮੈਂਟ ਦੀ ਮਿਤੀ	ਵਿਸ਼ੇਸ਼ ਕਥਨ
ਵਰਿੰਦਰ ਕੁਮਾਰ, ਮੁੱਖ ਇੰਜੀਨੀਅਰ	31.12.2024	58 ਸਾਲ ਦੀ ਉਮਰ ਪੂਰੀ ਹੋਣ ਉਪਰੰਤ

2. ਅਧਿਕਾਰੀ ਵਿਰੁੱਧ ਮੌਜੂਦਾ ਚੱਲ ਰਹੇ ਅਤੇ ਭਵਿੱਖ ਵਿਚ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਜੇਕਰ ਲੰਬਿਤ ਹੋਵੇ ਤਾਂ ਰਿਟਾਇਰਮੈਂਟ ਦੇ ਇਨ੍ਹਾਂ ਹੁਕਮਾਂ ਦਾ ਉਸ ਤੇ ਕੋਈ ਅਸਰ ਨਹੀਂ ਹੋਵੇਗਾ ਅਤੇ ਅਧਿਕਾਰੀ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਭਾਗ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

3. ਅਧਿਕਾਰੀ ਵਿਰੁੱਧ ਦਰਜ ਵਿਜ਼ੀਲੈਂਸ ਐਫ.ਆਈ.ਆਰ. ਨੰ: 107 ਮਿਤੀ 06.05.2022 ਤੇ ਰਿਟਾਇਰਮੈਂਟ ਦੇ ਇਨ੍ਹਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ। ਇਸ ਕੇਸ ਵਿਚ ਹੋਣ ਵਾਲੇ ਫੈਸਲੇ ਦੇ ਸਨਮੁੱਖ ਲੋੜੀਂਦੀ ਕਾਰਵਾਈ ਕਰਨ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ।

4. ਇਹ ਹੁਕਮ ਸਮਰੱਥ ਅਥਾਰਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਚੰਡੀਗੜ੍ਹ

ਮਿਤੀ 31 ਦਸੰਬਰ, 2024

ਰਵੀ ਭਗਤ, ਆਈ.ਏ.ਐਸ.

ਸਕੱਤਰ, ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ (ਭ ਤੇ ਮ)